

ਭੈਰਉ ਬਾਣੀ ਰਵਿਦਾਸ ਜੀਉ ਕੀ ਘਰੁ ੨

Bhairao, The Word Of Ravi Daas Jee, Second House:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਬਿਨੁ ਦੇਖੇ ਉਪਜੈ ਨਹੀ ਆਸਾ ॥

Without seeing something, the yearning for it does not arise.

ਜੇ ਦੀਸੈ ਸੇ ਹੋਇ ਬਿਨਾਸਾ ॥

Whatever is seen, shall pass away.

ਬਰਨ ਸਹਿਤ ਜੋ ਜਾਪੈ ਨਾਮੁ ॥

Whoever chants and praises the Naam, the Name of the Lord,

ਸੇ ਜੋਗੀ ਕੇਵਲ ਨਿਹਕਾਮੁ ॥੧॥

is the true Yogi, free of desire. ||1||

ਪਰਚੈ ਰਾਮੁ ਰਵੈ ਜਉ ਕੋਈ ॥

When someone utters the Name of the Lord with love,

ਪਾਰਸੁ ਪਰਸੈ ਦੁਬਿਧਾ ਨ ਹੋਈ ॥੧॥ ਰਹਾਉ ॥

it is as if he has touched the philosopher's stone; his sense of duality is eradicated. ||1||Pause||

ਸੇ ਮੁਨਿ ਮਨ ਕੀ ਦੁਬਿਧਾ ਖਾਇ ॥

He alone is a silent sage, who destroys the duality of his mind.

ਬਿਨੁ ਦੁਆਰੇ ਤ੍ਰੈ ਲੋਕ ਸਮਾਇ ॥

Keeping the doors of his body closed, he merges in the Lord of the three worlds.

ਮਨ ਕਾ ਸੁਭਾਉ ਸਭ ਕੋਈ ਕਰੈ ॥

Everyone acts according to the inclinations of the mind.

ਕਰਤਾ ਹੋਇ ਸੁ ਅਨਭੈ ਰਹੈ ॥੨॥

Attuned to the Creator Lord, one remains free of fear. ||2||

ਫਲ ਕਾਰਨ ਫੂਲੀ ਬਨਰਾਇ ॥

Plants blossom forth to produce fruit.

ਫਲੁ ਲਾਗਾ ਤਬ ਫੂਲੁ ਬਿਲਾਇ ॥

When the fruit is produced, the flowers wither away.

ਗਿਆਨੈ ਕਾਰਨ ਕਰਮ ਅਭਿਆਸੁ ॥

For the sake of spiritual wisdom, people act and practice rituals.

ਗਿਆਨੁ ਭਇਆ ਤਹ ਕਰਮਹ ਨਾਸੁ ॥੩॥

When spiritual wisdom wells up, then actions are left behind. ||3||

ਪ੍ਰਿਤ ਕਾਰਨ ਦਧਿ ਮਥੈ ਸਇਆਨ ॥

For the sake of ghee, wise people churn milk.

ਜੀਵਤ ਮੁਕਤ ਸਦਾ ਨਿਰਬਾਨ ॥

Those who are Jivan-mukta, liberated while yet alive - are forever in the state of Nirvaanaa.

ਕਹਿ ਰਵਿਦਾਸ ਪਰਮ ਬੈਰਾਗ ॥

Says Ravi Daas, O you unfortunate people,

ਰਿਦੈ ਰਾਮੁ ਕੀ ਨ ਜਪਸਿ ਅਭਾਗ ॥੪॥੧॥

why not meditate on the Lord with love in your heart? ||4||1||